



ਰਹਰਾਸਿ ਸਾਹਿਬ

Raharaas Saahib

ਸਤਿਗੁਰ ਪ੍ਰਸਾਦਿ ॥

satigur prasad

By the Blessing of the True Guru.

(Aasaa, Fourth Mehla, SGGS p.451)

ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥

har jug jug bhagath oupaa-i-aa paij rakhadhaa aa-i-aa raam raajay ||

In each and every age, He creates His devotees and preserves their honor, O Lord King.

ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥

haranaakhas dusht har maari-aa prahlaad taraa-i-aa ||

The Lord killed the wicked Harnaakhash, and saved Prahlaad.

ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥

ahankaareeaa nindhakaa pith day-i naamaday-o mukh laa-i-aa ||

He turned his back on the egotists and slanderers, and showed His Face to Naam Dayv.

ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛੁਡਾਇਆ ॥੪॥੧੩॥੨੦॥

jan naanak aisaa har saeviaa anth la-ay chhadaa-i-aa ||4||13||20||

Servant Nanak has so served the Lord, that He will deliver him in the end. ||4||13||20||

(SGGS p.8)

so dru rwgu Awsw mhlw 1

so dar raag aasaa mehlaa pehlaa]

So Dar ~ That Door. Raag Aasaa, First Mehl:

<> siqgur pRswid]

ik-o^Nkaar satgur parsaad]

One Universal Creator God. By The Grace Of The True Guru:

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥

so dar tayraa kayhaa so ghar kayhaa jit bahi sarab samaalay.

Where is That Door of Yours, and where is That Home, in which You sit and take care of all?

ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥

vaajay tayray naad anayk asankhaa kaytay tayray vaavanhaaray.

The Sound-Current of the Naad vibrates there for You, and countless musicians play all sorts of instruments there for You.

ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥

gaytay tayray raag paree si-o kahee-ahi kaytay tayray gaavanhaaray.

There are so many Ragas and musical harmonies to You; so many minstrels sing hymns of You.

ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥

gaavan tuDhno pavan paanee baisantar gaavai raajaa Dharam du-aaray.

Wind, water and fire sing of You. The Righteous Judge of Dharma sings at Your Door.

ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥

gaavan tudhno chit gupat likh jaanan likh likh dharam beechaaray.

Chitr and Gupt, the angels of the conscious and the subconscious who keep the record of actions, and the Righteous Judge of Dharma who reads this record, sing of You.

ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥

gaavan tudhno eesar barahmaa dayvee sohan tayray sadaa savaaray.

Shiva, Brahma and the Goddess of Beauty, ever adorned by You, sing of You.

ਗਾਵਨਿ ਤੁਧਨੋ ਇੰਦ੍ਰੁ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥

gaavan tudhno indar indaraasan baithay dayviti-aa dar naalay.

Indra, seated on His Throne, sings of You, with the deities at Your Door.

ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥

gaavan tudhno sidh samaadhee andar gaavan tudhno saadh beechaaray.

The Siddhas in Samaadhi sing of You; the Saadhus sing of You in contemplation.

ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥

gaavan tudhno jatee satee santokhee gaavan tudhno veer karaaray.

The celibates, the fanatics, and the peacefully accepting sing of You; the fearless warriors sing of You.

ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥

gaavan tudhno pandit parhan rakheesur jug jug vaydaa naalay.

The Pandits, the religious scholars who recite the Vedas, with the supreme sages of all the ages, sing of You. .

ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥

gaavan tudhno mohanee-aa man mohan surag machh pa-i-aalay.

The Mohinis, the enchanting heavenly beauties who entice hearts in paradise, in this world, and in the underworld of the subconscious, sing of You.

ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥

gaavan tudhno ratan upaa-ay tayray athsath teerath naalay.

The celestial jewels created by You, and the sixty-eight sacred shrines of pilgrimage, sing of You.

ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥

gaavan tuDhno joDh mahaabal sooraa gaavan tuDhno khaanee chaaray.

The brave and mighty warriors sing of You. The spiritual heroes and the four sources of creation sing of You.

ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥

gaavan tudhno khand mandal barahmandaa kar kar rakhay tayray dhaaray.

The worlds, solar systems and galaxies, created and arranged by Your Hand, sing of You.

ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥

say-ee tudhno gaavan jo tudh bhaavan ratay tayray bhagat rasaalay.

They alone sing of You, who are pleasing to Your Will. Your devotees are imbued with Your Sublime Essence.

ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥

hor kaytay tudhno gaavan say mai chit na aavan naanak ki-aa beechaaray.

So many others sing of You, they do not come to mind. O Nanak, how can I think of them all?

ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥

so-ee so-ee sadaa sach saahib saachaa saachee naa-ee.

That True Lord is True, forever True, and True is His Name.

ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥

hai bhee hosee jaa-ay na jaasee rachnaa jin rachaa-ee.

He is, and shall always be. He shall not depart, even when this Universe which He has created departs.

ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥

rangee rangee bhaatee kar kar jinsee maa-i-aa jin upaa-ee.

He created the world, with its various colors, species of beings, and the variety of Maya.

ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥

kar kar daykhai keetaa aapnaa ji-o tis dee vadi-aa-ee.

Having created the creation, He watches over it Himself, by His Greatness.

ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥

jo tis bhaavai so-ee karsee fir hukam na karnaa jaa-ee.
He does whatever He pleases. No one can issue any order to Him.

ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥

so paatisaaho saahaa patisaahib naanak rahan rajaa-ee. ||1||
He is the King, the King of kings, the Supreme Lord and Master of kings. Nanak remains subject to His Will. ||1||

(SGGS p.9)

Aws mhlw 1]
aasaa mehlaa pehlaa]
Aasaa, First Mehl:

ਸੁਣਿ ਵਡਾ ਆਖੈ ਸਭੁ ਕੋਇ ॥

sun vadaa aakhai sabh ko-i.
Hearing of His Greatness, everyone calls Him Great.

ਕੇਵਡੁ ਵਡਾ ਡੀਠਾ ਹੋਇ ॥

kayvad vadaa deethaa ho-i.
But just how Great His Greatness is-this is known only to those who have seen Him.

ਕੀਮਤਿ ਪਾਇ ਨ ਕਹਿਆ ਜਾਇ ॥

keemat paa-ay na kahi-aa jaa-i.
His Value cannot be estimated; He cannot be described.

ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥

kahnai vaalay tayray rahay samaa-i. ||1||
Those who describe You, Lord, remain immersed and absorbed in You. ||1||

ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥

vaday mayray saahibaa gahir gambheeraa gunee gaheeraa.
O my Great Lord and Master of Unfathomable Depth, You are the Ocean of Excellence.

ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥

ko-ay na jaanai tayraa kaytaa kayvad cheeraa. ||1|| rahaa-o||
No one knows the extent or the vastness of Your Expanse. ||1||Pause||

ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥

sabh surtee mil surat kamaa-ee.
All the intuitives met and practiced intuitive meditation.

ਸਭ ਕੀਮਤਿ ਮਿਲਿ ਕੀਮਤਿ ਪਾਈ ॥

sabh keemat mil keemat paa-ee.
All the appraisers met and made the appraisal.

ਗਿਆਨੀ ਧਿਆਨੀ ਗੁਰ ਗੁਰਹਾਈ ॥

gi-aanee dhi-aanee gur gurhaa-ee.

The spiritual teachers, the teachers of meditation, and the teachers of teachers -

ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥

kahan na jaa-ee tayree til vadi-aa-ee. ||2||

they cannot describe even an iota of Your Greatness. ||2||

ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥

sabh sat sabh tap sabh chang-aa-ee-aa.

All Truth, all austere discipline, all goodness,

ਸਿਧਾ ਪੁਰਖਾ ਕੀਆ ਵਡਿਆਈਆ ॥

sidhaa purkhaa kee-aa vadi-aa-ee-aa.

all the great miraculous spiritual powers of the Siddhas

ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥

tudh vin siDhee kinai na paa-ee-aa.

without You, no one has attained such powers.

ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥

karam milai naahee thaak rahaa-ee-aa. ||3||

They are received only by Your Grace. No one can block them or stop their flow. ||3||

ਆਖਣ ਵਾਲਾ ਕਿਆ ਵੇਚਾਰਾ ॥

aakhan vaalaa ki-aa vaychaaraa.

What can the poor helpless creatures do?

ਸਿਫਤੀ ਭਰੇ ਤੇਰੇ ਭੰਡਾਰਾ ॥

siftee bharay tayray bhandaraa.

Your Praises are overflowing with Your Treasures.

ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥

jis too deh tisai ki-aa chaaraa.

Those, unto whom You give-how can they think of any other?

ਨਾਨਕ ਸਚੁ ਸਵਾਰਣਹਾਰਾ ॥੪॥੨॥

naanak sach savaaranhaaraa. ||4||2||

O Nanak, the True One embellishes and exalts. ||4||2||

Aws mhlw 1]
aasaa mehlaa pehlaa ||
Aasaa, First Mehl:

ਆਖਾ ਜੀਵਾ ਵਿਸਰੈ ਮਰਿ ਜਾਉ ॥

aakhaa jeevaa visrai mar jaa-o.
Chanting it, I live; forgetting it, I die.

ਆਖਣਿ ਅਉਖਾ ਸਾਚਾ ਨਾਉ ॥

aakhan a-ukhaa saachaa naa-o.
It is so difficult to chant the True Name.

ਸਾਚੇ ਨਾਮ ਕੀ ਲਾਗੈ ਭੂਖ ॥

saachay naam kee laagai bhookh.
If someone feels hunger for the True Name,

ਉਤੁ ਭੂਖੈ ਖਾਇ ਚਲੀਅਹਿ ਦੁਖ ॥੧॥

ut bhookhai khaa-ay chalee-ahi dookh. ||1||
that hunger shall consume his pain. ||1||

ਸੋ ਕਿਉ ਵਿਸਰੈ ਮੇਰੀ ਮਾਇ ॥

so ki-o visrai mayree maa-ay.
How can I forget Him, O my mother?

ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥

saachaa saahib saachai naa-ay. ||1|| rahaa-o||
True is the Master, True is His Name. ||1||Pause||

ਸਾਚੇ ਨਾਮ ਕੀ ਤਿਲੁ ਵਡਿਆਈ ॥

saachay naam kee til vadi-aa-ee.
Trying to describe even an iota of the Greatness of the True Name,

ਆਖਿ ਥਕੇ ਕੀਮਤਿ ਨਹੀ ਪਾਈ ॥

aakh thakay keemat nahee paa-ee.
people have grown weary, but they have not been able to evaluate it.

ਜੇ ਸਭਿ ਮਿਲਿ ਕੈ ਆਖਣ ਪਾਹਿ ॥

jay sabh mil kai aakhan paahi.
Even if everyone were to gather together and speak of Him,

ਵਡਾ ਨ ਹੋਵੈ ਘਾਟਿ ਨ ਜਾਇ ॥੨॥

vadaa na hovai ghaat na jaa-ay. ||2||
He would not become any greater or any lesser. ||2||

ਨਾ ਓਹੁ ਮਰੈ ਨ ਹੋਵੈ ਸੋਗੁ ॥

naa oh marai na hovai sog.
That Lord does not die; there is no reason to mourn.

ਦੇਦਾ ਰਹੈ ਨ ਚੁਕੈ ਭੋਗੁ ॥

daydaa rahai na chookai bhog.

He continues to give, and His Provisions never run short.

ਗੁਣੁ ਏਹੋ ਹੋਰੁ ਨਾਹੀ ਕੋਇ ॥

gun ayho hor naahee ko-i.

This Virtue is His alone; there is no other like Him.

ਨਾ ਕੋ ਹੋਆ ਨਾ ਕੋ ਹੋਇ ॥੩॥

naa ko ho-aa naa ko ho-i. ||3||

There never has been, and there never will be. ||3||

ਜੇਵਡੁ ਆਪਿ ਤੇਵਡ ਤੇਰੀ ਦਾਤਿ ॥

jayvad aap tayvad tayree daat.

As Great as You Yourself are, O Lord, so Great are Your Gifts.

ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥

jin din kar kai keetee raat.

The One who created the day also created the night.

ਖਸਮੁ ਵਿਸਾਰਹਿ ਤੇ ਕਮਜਾਤਿ ॥

khasam visaareh tay kamjaat.

Those who forget their Lord and Master are vile and despicable.

ਨਾਨਕ ਨਾਵੈ ਬਾਝੁ ਸਨਾਤਿ ॥੪॥੩॥

naanak naavai baajh sanaat. ||4||3||

O Nanak, without the Name, they are wretched outcasts. ||4||3||

rwgu gUjrI mhlw 4]

raag goojree mehlā chautā]

Raag Goojaree, Fourth Mehl:

ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥

har kay jan satgur satpurkhaa bina-o kara-o gur paas.

O humble servant of the Lord, O True Guru, O True Primal Being: I offer my humble prayer to You, O Guru.

ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥

ham keeray kiram satgur sarnaa-ee kar da-i-aa naam pargaas. ||1||

I am a mere insect, a worm. O True Guru, I seek Your Sanctuary. Please be merciful, and bless me with the Light of the Naam, the Name of the Lord. ||1||

ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥

mayray meet gurdayv mo ka-o raam naam pargaas.

O my Best Friend, O Divine Guru, please enlighten me with the Name of the Lord.

ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥

gurmat naam mayraa paraan sakhaa-ee har keerat hamree raharaas. ||1|| rahaa-o||

Through the Guru's Teachings, the Naam is my breath of life. The Kirtan of the Lord's Praise is my life's occupation. ||1||Pause||

ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥

har jan kay vad bhaag vadayray jin har har sardhaa har pi-aas.

The servants of the Lord have the greatest good fortune; they have faith in the Lord, and a longing for the Lord.

ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥

har har naam milai triptaasahi mil sangat gun pargaas. ||2||

Obtaining the Name of the Lord, Har, Har, they are satisfied; joining the Sangat, the Blessed Congregation, their virtues shine forth. ||2||

ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥

jin har har har ras naam na paa-i-aa tay bhaagheen jam paas.

Those who have not obtained the Sublime Essence of the Name of the Lord, Har, Har, Har, are most unfortunate; they are led away by the Messenger of Death.

ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਪ੍ਰਿਗੁ ਜੀਵੇ ਪ੍ਰਿਗੁ ਜੀਵਾਸਿ ॥੩॥

jo satgur saran sangat nahee aa-ay dharig jeevay dharig jeevaas. ||3||

Those who have not sought the Sanctuary of the True Guru and the Sangat, the Holy Congregation-cursed are their lives, and cursed are their hopes of life. ||3||

ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥

jin har jan satgur sangat paa-ee tin dhur mastak likhi-aa likhaas.

Those humble servants of the Lord who have attained the Company of the True Guru, have such pre-ordained destiny inscribed on their foreheads.

ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥

dhan dhan satsangat jit har ras paa-i-aa mil jan naanak naam pargaas. ||4||4||

Blessed, blessed is the Sat Sangat, the True Congregation, where the Lord's Essence is obtained. Meeting with His humble servant, O Nanak, the Light of the Naam shines forth. ||4||4||

rwgu gUjrI mhlw 5]
raag goojree mehlaa panjavaa(n) ||
Raag Goojaree, Fifth Mehl:

ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥

kaahay ray man chitvahi udam jaa aahar har jee-o pari-aa.

Why, O mind, do you plot and plan, when the Dear Lord Himself provides for your care?

ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥

sail pathar meh jant upaa-ay taa kaa rijak aagai kar dhari-aa. ||1||

From rocks and stones He created living beings; He places their nourishment before them. ||1||

ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥

mayray maadha-o jee satsangat milay so tari-aa.

O my Dear Lord of souls, one who joins the Sat Sangat, the True Congregation, is saved.

ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥

gur parsaad param pad paa-i-aa sookay kaasat hari-aa. ||1|| rahaa-o||

By Guru's Grace, the supreme status is obtained, and the dry wood blossoms forth again in lush greenery. ||1||Pause||

ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥

janan pitaa lok sut banitaa ko-i na kis kee dhari-aa.

Mothers, fathers, friends, children and spouses-no one is the support of anyone else.

ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥

sir sir rijak sambahay thaakur kaahay man bha-o kari-aa. ||2||

For each and every person, our Lord and Master provides sustenance. Why are you so afraid, O mind? ||2||

ਉਡੇ ਉਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥

ooday ood aavai sai kosaa tis paachhai bachray chhari-aa.

The flamingoes fly hundreds of miles, leaving their young ones behind.

ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥

tin kavan khalaavai kavan chugaavai man meh simran kari-aa. ||3||

Who feeds them, and who teaches them to feed themselves? Have you ever thought of this in your mind? ||3||

ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥

sabh nidhaan das asat sidhaan thaakur kar tal dhari-aa.

All the nine treasures, and the eighteen supernatural powers are held by our Lord and Master in the Palm of His Hand.

ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥

jan naanak bal bal sad bal jaa-ee-ai tayraa ant na paraavari-aa. ||4||5||
Servant Nanak is devoted, dedicated, forever a sacrifice to You, Lord. Your Expanse has no limit, no boundary. ||4||5||

rwgu Awsw mhlw 4 so purKu
raag aasaa mehlaa chautaa so purakh
Raag Aasaa, Fourth Mehl, So Purakh ~ That Primal Being:

<> siqgur pRswid]
ik-o^Nkaar satgur parsaad]
One Universal Creator God. By The Grace Of The True Guru:

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥

so purakh niranjan har purakh niranjan har agmaa agam apaaraa.
That Primal Being is Immaculate and Pure. The Lord, the Primal Being, is Immaculate and Pure. The Lord is Inaccessible, Unreachable and Unrivalled.

ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥

sabh dhi-aavahi sabh dhi-aavahi tudh jee har sachay sirjanhaaraa.
All meditate, all meditate on You, Dear Lord, O True Creator Lord.

ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥

sabh jee-a tumaaray jee too^N jee-aa kaa daataaraa.
All living beings are Yours-You are the Giver of all souls.

ਹਰਿ ਧਿਆਵਹੁ ਸੰਤਹੁ ਜੀ ਸਭਿ ਦੁਖ ਵਿਸਾਰਣਹਾਰਾ ॥

har dhi-aavahu santahu jee sabh dookh visaaranhaaraa.
Meditate on the Lord, O Saints; He is the Dispeller of all sorrow.

ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥

har aapay thaakur har aapay sayvak jee ki-aa naanak jant vichaaraa. ||1||
The Lord Himself is the Master, the Lord Himself is the Servant. O Nanak, the poor beings are wretched and miserable! ||1||

ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥

too^N ghat ghat antar sarab nirantar jee har ayko purakh samaanaa.
You are constant in each and every heart, and in all things. O Dear Lord, you are the One.

ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥

ik daatay ik bhaykhaaree jee sabh tayray choj vidaanaa.
Some are givers, and some are beggars. This is all Your Wondrous Play.

ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥

too^N aapay daataa aapay bhugtaa jee ha-o tudh bin avar na jaanaa.

You Yourself are the Giver, and You Yourself are the Enjoyer. I know no other than You.

ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥

too^N paarbrahm bay-ant bay-ant jee tayray ki-aa gun aakh vakhaanaa.

You are the Supreme Lord God, Limitless and Infinite. What Virtues of Yours can I speak of and describe?

ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥

jo sayveh jo sayveh tudh jee jan naanak tin kurbaanaa. ||2||

Unto those who serve You, unto those who serve You, Dear Lord, servant Nanak is a sacrifice. ||2||

ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥

har dhi-aavahi har dhi-aavahi tudh jee say jan jug meh sukhvaasee.

Those who meditate on You, Lord, those who meditate on You-those humble beings dwell in peace in this world.

ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥

say mukat say mukat bha-ay jin har dhi-aa-i-aa jee tin tootee jam kee faasee.

They are liberated, they are liberated-those who meditate on the Lord. For them, the noose of death is cut away.

ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥

jin nirbha-o jin har nirbha-o dhi-aa-i-aa jee tin kaa bha-o sabh gavaasee.

Those who meditate on the Fearless One, on the Fearless Lord-all their fears are dispelled.

ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥

jin sayvi-aa jin sayvi-aa mayraa har jee tay har har roop samaasee.

Those who serve, those who serve my Dear Lord, are absorbed into the Being of the Lord, Har, Har.

ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥

say dhan say dhan jin har dhi-aa-i-aa jee jan naanak tin bal jaasee. ||3||

Blessed are they, blessed are they, who meditate on their Dear Lord. Servant Nanak is a sacrifice to them. ||3||

ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥

tayree bhagat tayree bhagat bhandaar jee bharay bi-ant bay-antaa.
Devotion to You, devotion to You, is a treasure overflowing, infinite and beyond measure.

ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥

tayray bhagat tayray bhagat salaahan tudh jee har anik anayk anantaa.
Your devotees, Your devotees praise You, Dear Lord, in many and various and countless ways.

ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥

tayree anik tayree anik karahi har poojaa jee tap taapeh jaapeh bay-antaa.
For You, many, for You, so very many perform worship services, O Dear Infinite Lord; they practice disciplined meditation and chant endlessly.

ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥

tayray anayk tayray anayk parheh baho simrit saasat jee kar kiri-aa khat karam karantaa.
For You, many, for You, so very many read the various Simritees and Shaastras. They perform rituals and religious rites.

ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥

say bhagat say bhagat bhalay jan naanak jee jo bhaaveh mayray har bhagvantaa. ||4||
Those devotees, those devotees are sublime, O servant Nanak, who are pleasing to my Dear Lord God. ||4||

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥

too(n) aad purakh aprampar kartaa jee tudh jayvad avar na ko-ee.
You are the Primal Being, the Most Wonderful Creator. There is no other as Great as You.

ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥

too(n) jug jug ayko sadaa sadaa too(n) ayko jee too(n) nihachal kartaa so-ee.
Age after age, You are the One. Forever and ever, You are the One. You never change, O Creator Lord.

ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥

tudh aapay bhaavai so-ee vartai jee too(n) aapay karahi so ho-ee.
Everything happens according to Your Will. You Yourself accomplish all that occurs.

ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥

tudh aapay sarisat sabh upaa-ee jee tudh aapay siraj sabh go-ee.

You Yourself created the entire universe, and having fashioned it, You Yourself shall destroy it all.

ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥

jan naanak gun gaavai kartay kay jee jo sabhsai kaa jaano-ee. ||5||1||

Servant Nanak sings the Glorious Praises of the Dear Creator, the Knower of all. ||5||1||

AwsW mhlw 4]
aasaa mehlaa chautaa]
Aasaa, Fourth Mehl:

ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥

too(n) kartaa sachiaar maidaa saa(n)-ee.

You are the True Creator, my Lord and Master.

ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥

jo ta-o bhaavai so-ee theesee jo tooN deh so-ee ha-o paa-ee. ||1|| rahaa-o||

Whatever pleases You comes to pass. As You give, so do we receive. ||1||Pause||

sB qyrI qUM sBnI iDAwieAw]

sabh tayree too(n) sabhnee dhi-aa-i-aa.

All belong to You, all meditate on you.

ijs no ik@pw krih iqin nwm rqnu pwieAw]

jis no kirpaa karahi tin naam ratan paa-i-aa.

Those who are blessed with Your Mercy obtain the Jewel of the Naam, the Name of the Lord.

gurmuiK lwDw mnmuiK gvwieAw]

gurmukh laadhaa manmukh gavaa-i-aa.

The Gurmukhs obtain it, and the self-willed manmukhs lose it.

quDu Awip ivCoivAw Awip imlwieAw]1]

tudh aap vichhorhi-aa aap milaa-i-aa. ||1||

You Yourself separate them from Yourself, and You Yourself reunite with them again. ||1||

qUM drIAwau sB quJ hI mwih]

too(n) daree-aa-o sabh tujh hee maahi.

You are the River of Life; all are within You.

quJ ibnu dUjw koeI nwih]

tujh bin doojaa ko-ee naahi.

There is no one except You.

jIA jMq siB qyrw Kylu]
jee-a jant sabh tayraa khayl.
All living beings are Your playthings.

ivjoig imil ivCuiVAw sMjogI mylu]2]
vijog mil vichhurhi-aa sanjogee mayl. ||2||
The separated ones meet, and by great good fortune, those suffering in separation are reunited once again. ||2||

ijs no qU jwxwieih soeI jnu jwxY]
jis no too jaanaa-ihl so-ee jan jaanai.
They alone understand, whom You inspire to understand;

hir gux sd hI AwIK vKwxY]
har gun sad hee aakh vakhaanai.
they continually chant and repeat the Lord's Praises.

ijin hir syivAw iqin suKu pwieAw]
jin har sayvi-aa tin sukh paa-i-aa.
Those who serve You find peace.

shjy hI hir nwim smwieAw]3]
sahajay hee har naam samaa-i-aa. ||3||
They are intuitively absorbed into the Lord's Name. ||3||

qU Awpy krqw qyrw kIAw sBu hoie]
too aapay kartaa tayraa kee-aa sabh ho-i.
You Yourself are the Creator. Everything that happens is by Your Doing.

quDu ibnu dUjw Avru n koie]
tudh bin doojaa avar na ko-i.
There is no one except You.

qU kir kir vyKih jwxih soie]
too kar kar vaykhahi jaanahi so-i.
You created the creation; You behold it and understand it.

jn nwnk gurmuiK prgtu hoie]4]2]
jan naanak gurmukh pargat ho-i. ||4||2||

O servant Nanak, the Lord is revealed through the Gurmukh, the Living Expression of the Guru's Word. ||4||2||

AwsW mhlw 1]
aasaa mehlaa pehlaa]
Aasaa, First Mehl:

iqqu srvrVY BeIly invsw pwxI pvvku iqnih kIAw]
tit saravrarhai bha-eelay nivaasaa paanee paavak tineh kee-aa.
In that pool, people have made their homes, but the water there is as hot as fire!

pMkju moh pgu nhI cwly hm dyKw qh fUBIAly]1]
pankaj moh pag nahee chaalai ham daykhaa tah doobee-alay. ||1||
In the swamp of emotional attachment, their feet cannot move. I have seen them drowning there. ||1||

mn eyku n cyqis mUV mnw]
man ayk na chaytas moorh manaa.
In your mind, you do not remember the One Lord-you fool!

hir ibsrq qyry gux gilAw]1] rhwau]
har bisrat tayray gun gali-aa. ||1|| rahaa-o||
You have forgotten the Lord; your virtues shall wither away. ||1||Pause||

nw hau jqI sqI nhI piVAw mUrK mugDw jnmU BieAw]
naa ha-o jatee satee nahee parhi-aa moorakh mugdhaa janam bha-i-aa.
I am not celibate, nor truthful, nor scholarly. I was born foolish and ignorant into this world.

pRxviq nwnk iqn kI srxw ijn qU nwhI vIsirAw
]2]3]
pranavat naanak tin kee sarnaa jin too naahee veesri-aa. ||2||3||
Prays Nanak, I seek the Sanctuary of those who have not forgotten You, O Lord! ||2||3||

AwsW mhlw 5]
aasaa mehlaa panjavaa(n)]
Aasaa, Fifth Mehl:

BeI prwpiq mwnuK dyhurIAw]
bha-ee paraapat maanukh dayhuree-aa.
This human body has been given to you.

goibMd imlx kI ieh qyrI brIAw]
gobind milan kee ih tayree baree-aa.
This is your chance to meet the Lord of the Universe.

Avir kwj qyrY ikqY n kwm]
avar kaaj tayrai kitai na kaam.
Nothing else will work.

imlu swDsMgiq Bju kyvl nwm]1]
mil saadhsangat bhaj kayval naam. ||1||
Join the Saadh Sangat, the Company of the Holy; vibrate and meditate on the Jewel of the Naam. ||1||

srMjwim lwgu Bvjl qrn kY]
saranjaam laag bhavjal taran kai.
Make every effort to cross over this terrifying world-ocean.

jnmU ibRQw jwq rMig mwieAw kY]1] rhwau]
janam baritha jaat rang maa-i-aa kai. ||1|| rahaa-o||
You are squandering this life uselessly in the love of Maya. ||1||Pause||

jpu qpu sMjmu Drmu n kmwieAw]
jap tap sanjam dharam na kamaa-i-aa.
I have not practiced meditation, self-discipline, self-restraint or righteous living.

syvw swD n jwinAw hir rwieAw]
sayvaa saadh na jaani-aa har raa-i-aa.
I have not served the Holy; I have not acknowledged the Lord, my King.

khu nwnk hm nIc krMmw]
kaho naanak ham neech karammaa.
Says Nanak, my actions are contemptible!

srIx pry kI rwKhu srmw]2]4]
saran paray kee raakho sarmaa. ||2||4||
O Lord, I seek Your Sanctuary; please, preserve my honor! ||2||4||

(Dasam Granth p.1465)

<>

sRI vwihgurU jI kI Pqh]

ਪਾਤਿਸਾਹੀ: ੧੦ ॥
Patishaahee Dasavee]
The Tenth Master

ਕਬਯੋ ਬਾਚ ਬੇਨਤੀ ॥ ਚੌਪਈ ॥
Kabyo Baach Bayntee Chaupa-ee

ਹਮਰੀ ਕਰੋ ਹਾਥ ਦੈ ਰੱਛਾ ॥

hamaree karo haath dai rachhaa
Please give me Your Hand, Lord, and protect me.

ਪੂਰਨ ਹੋਇ ਚਿਤ ਕੀ ਇੱਛਾ ॥

pooran ho-I chit kee ichhaa
Please fulfill my mind's desires.

ਤਵ ਚਰਨਨ ਮਨ ਰਹੈ ਹਮਾਰਾ ॥

tav charanan man rahai hamaaraa
Let my mind remain attached to Your Lotus Feet.

ਅਪਨਾ ਜਾਨ ਕਰੋ ਪ੍ਰਤਿਪਾਰਾ ॥੧॥

apana jaan karo pratipaaraa
Please make me Your Own, and cherish me.

ਹਮਰੇ ਦੁਸਟ ਸਭੈ ਤੁਮ ਘਾਵਹੁ ॥

jamaray dusht sabhai tum ghaavaho
Please destroy all my enemies.

ਆਪੁ ਹਾਥ ਦੈ ਮੋਹਿ ਬਚਾਵਹੁ ॥

aap haath dai mohi bachaavaho
Give me Your Hand, and save me.

ਸੁਖੀ ਬਸੈ ਮੋਰੋ ਪਰਿਵਾਰਾ ॥

sukhee basai moro marivaaraa
May my family live in peace.

ਸੇਵਕ ਸਿੱਖਯ ਸਭੈ ਕਰਤਾਰਾ ॥੨॥

sayvak sikhya sabhai karataaraa
May all my serviceful Silths dwell in peace, O Creator Lord.

ਮੋ ਰੱਛਾ ਨਿਜ ਕਰ ਦੈ ਕਰਿਯੈ ॥

mo rachhaa nij kar dai kariyai
Protect me with Your All-Powerful Arm.

ਸਭ ਬੈਰਨ ਕੋ ਆਜ ਸੰਘਰਿਯੈ ॥

sabh bairan ko aaj sanghariyai
May all my enemies be destroyed today.

ਪੂਰਨ ਹੋਇ ਹਮਾਰੀ ਆਸਾ ॥

pooran ho-i hamaaree aasaa
May my hopes be fulfilled.

ਤੋਰ ਭਜਨ ਕੀ ਰਹੈ ਪਿਆਸਾ ॥੩॥

tor bhajan kee rahai pi-aasaa
May my thirst for chanting Your Name continue.

ਤੁਮਹਿ ਛਾਡਿ ਕੋਈ ਅਵਰ ਨ ਧਿਯਾਉਂ ॥

tumahi chhas ko-ee avar na dhiyaaoo(n)
May I never forsake You. May I meditate only on You.

ਜੋ ਬਰ ਚਹੋਂ ਸੁ ਤੁਮ ਤੇ ਪਾਉਂ ॥

jo bar chaho(n) tum tay paa-oo(n)
May I obtain from You the gifts I wish for.

ਸੇਵਕ ਸਿੱਖਯ ਹਮਾਰੇ ਤਾਰੀਅਹਿ ॥

sayval sikhya hamaaray taaree-ahi
Help my serviceful Sikhs cross over.

ਚੁਨਿ ਚੁਨਿ ਸਤ੍ਰ ਹਮਾਰੇ ਮਾਰੀਅਹਿ ॥੪॥

chun chun satr hamaaray maaree-ahi
Single out my enemies and kill them

Awp hwQ dY muJY aubirXY]

aap haath di mujhai ubariyai
Please, give me Your Hand and save me.

ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥

maran kaal kaa traas nivariyai
Destroy the fear of death from within.

ਹੂਜੋ ਸਦਾ ਹਮਾਰੇ ਪੱਛਾ ॥

hoojo sadaa hamaaray pachhaa
Please be always on my side.

ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੫॥

sree asidhuj joo kariyaho rachhaa
O Wielder of the Great Sword of Justice, please protect me.

ਰਾਖਿ ਲੇਹੁ ਮੁਹਿ ਰਾਖਨਹਾਰੇ ॥

raakh layho muhi raakhanahaaray
Protect me, O Protector Lord.

ਸਾਹਿਬ ਸੰਤ ਸਹਾਇ ਪਿਯਾਰੇ ॥

saahib sant sahaa-i piyaaray
O Beloved Lord and Master, Helper and Support of the Saints,

ਦੀਨ ਬੰਧੁ ਦੁਸਟਨ ਕੇ ਹੰਤਾ ॥

deen bandh dushtan kay hantaa
O Friend of the poor, Destroyer of tyrants,

ਤੁਮਹੋ ਪੁਰੀ ਚਤੁਰ ਦਸ ਕੰਤਾ ॥੬॥

tumaho puree chatur das kantaa
You are the Lord of the fourteen worlds.

ਕਾਲ ਪਾਇ ਬ੍ਰਹਮਾ ਬਪੁ ਧਰਾ ॥

kaal paa-i brahmaa budh dharaa
As ordained by God, Brahma obtained a body.

ਕਾਲ ਪਾਇ ਸਿਵਜੂ ਅਵਤਾਰਾ ॥

kaal paa-I shivajoo avataaraa
As ordained by God, Shiva became incarnate.

ਕਾਲ ਪਾਇ ਕਰ ਬਿਸਨੁ ਪ੍ਰਕਾਸਾ ॥

kaal paa-i kar bisan prakaasaa
As ordained by God, Vishnu appeared.

ਸਕਲ ਕਾਲ ਕਾ ਕੀਆ ਤਮਾਸਾ ॥੭॥

sakal kaal kaa kee-aa tamaasaa
All this is the Play of God.

ਜਵਨ ਕਾਲ ਜੋਗੀ ਸਿਵ ਕੀਓ ॥

javan kaal jogee shiv kee-o
God created the Yogi Shiva.

ਬੇਦਰਾਜ ਬ੍ਰਹਮਾ ਜੂ ਥੀਓ ॥

baydraaj brahmaa joo thee-o
He created Brahma, the king of the Vedas.

ਜਵਨ ਕਾਲ ਸਭ ਲੋਕ ਸਵਾਰਾ ॥

javan kaal sabh lok savaaraa
He fashioned the whole world

ਨਮਸਕਾਰ ਹੈ ਤਾਹਿ ਹਮਾਰਾ ॥੮॥

namasakaar hai taahi hamaaraa
I bow in humble adoration to Him.

ਜਵਨ ਕਾਲ ਸਭ ਜਗਤ ਬਨਾਯੋ ॥

javan kaal sabh jagat baniyo
God created the whole world.

ਦੇਵ ਦੈਤ ਜੱਫਨ ਉਪਜਾਯੋ ॥

dayv dait jachhan upajaayo
He created the demi-gods, demons and spirits.

ਆਦਿ ਅੰਤਿ ਏਕੈ ਅਵਤਾਰਾ ॥

aad ant aykai avataaraa
From beginning to end, He is the One Incarnate.

ਸੋਈ ਗੁਰੂ ਸਮਝਿਯਹੁ ਹਮਾਰਾ ॥੯॥

so-ee guroo samajhiyaho hamaaraa
Let everyone know, that He is my Guru.

ਨਮਸਕਾਰ ਤਿਸ ਹੀ ਕੋ ਹਮਾਰੀ ॥

namasakaar tis hee ko hamaaree
I humbly bow to Him.

ਸਕਲ ਪ੍ਰਜਾ ਜਿਨ ਆਪ ਸਵਾਰੀ ॥

sakal prajaa jin aap savaaree
He Himself has created all beings

ਸਿਵਕਨ ਕੋ ਸਿਵਗੁਨ ਸੁਖ ਦੀਓ ॥

sivakan ko sivagun sukh dee-o

He bestows happiness on His virtuous servants.

ਸੱਤ੍ਰਨ ਕੋ ਪਲ ਮੋ ਬਧ ਕੀਓ ॥੧੦॥

sattran ko pal mo badh kee-o

He destroys the evil and the wicked in an instant.

ਘਟ ਘਟ ਕੇ ਅੰਤਰ ਕੀ ਜਾਨਤ ॥

ghat ghat kay antar kee jaanat

He knows what is within each and every heart.

ਭਲੇ ਬੁਰੇ ਕੀ ਪੀਰ ਪਛਾਨਤ ॥

bhalay buray kee peer pachhaanat

He knows the sufferings of the good and the bad.

ਚੀਟੀ ਤੇ ਕੁੰਚਰ ਅਸਥੂਲਾ ॥

cheetee tay kunchar asthoolaa

From the tiny ant, to the huge elephant.

ਸਭ ਪਰ ਕ੍ਰਿਪਾ ਦ੍ਰਿਸ਼ਟਿ ਕਰ ਫੂਲਾ ॥੧੧॥

sabh par kirpaa drisht kar foolaa

Upon all, He casts His Glance of Grace.

ਸੰਤਨ ਦੁਖ ਪਾਏ ਤੇ ਦੁਖੀ ॥

santan dukh paa-ay tay dukhee

When His Saints endure suffering. He suffers.

ਸੁਖ ਪਾਏ ਸਾਧਨ ਕੇ ਸੁਖੀ ॥

sukh paa-ay saadhan kay sukhee

When the Holy are happy. He is happy.

ਏਕ ਏਕ ਕੀ ਪੀਰ ਪਛਾਨੈਂ ॥

ayk ayk kee peer pachhaanai(n)

He knows the cares of each and every one.

ਘਟ ਘਟ ਕੇ ਪਟ ਪਟ ਕੀ ਜਾਨੈਂ ॥੧੨॥

ghat ghat kay pat pat kee jaanai(n)

He knows each and every secret of each and every heart.

ਜਬ ਉਦਕਰਖ ਕਰਾ ਕਰਤਾਰਾ ॥

jab udakarakh karaa karataaraa

When the Creator projects His Creative Power,

ਪ੍ਰਜਾ ਧਰਤ ਤਬ ਦੇਹ ਅਪਾਰਾ ॥

prajaa dharat tab dayj apaaraa
His Creation is created in countless forms

ਜਬ ਆਕਰਖ ਕਰਤ ਹੋ ਕਬਹੂੰ ॥

jab aakarakh karat ho kabahoo(n)
And when He draws His Creation into Himself again,

ਤੁਮ ਮੈ ਮਿਲਤ ਦੇਹ ਧਰ ਸਭਹੂੰ ॥੧੩॥

tum mai milat dayh dhar sabhahoo(n)
All living beings are re-absorbed into Him.

ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥

jaytay badan srisat sabh dhaarai
All beings who have come into the world,

ਆਪੁ ਆਪਨੀ ਬੁਝ ਉਚਾਰੈ ॥

aap aapanee boojh uchaarai
Describe God according to their own understanding.

ਤੁਮ ਸਭਹੀ ਤੇ ਰਹਤ ਨਿਰਾਲਮ ॥

tum sabhahee tay rahat niraalam
O Lord, You remain detached from everything.

ਜਾਨਤ ਬੇਦ ਭੇਦ ਅਰ ਆਲਮ ॥੧੪॥

jaanat bayd bhayd ar aalam
Only the learned and the wise understand this.

ਨਿਰੰਕਾਰ ਨ੍ਰਿਬਿਕਾਰ ਨਿਰਲੰਭ ॥

nirankaar nrribikaar niralanbh
O Formless Lord, Unstained, Unmarked,

ਆਦਿ ਅਨੀਲ ਅਨਾਦਿ ਅਸੰਭ ॥

aad aneel anaad asanbh
O Primal Being, Pure Lord, without beginning, self-created.

ਤਾ ਕਾ ਮੂੜੁ ਉਚਾਰਤ ਭੇਦਾ ॥

taa kaa moorhah uchaarat bhaydaa

Only fools claim to know the Secrets of God.

ਜਾ ਕੌ ਭੇਵ ਨ ਪਾਵਤ ਬੇਦਾ ॥੧੫॥

jaa kau bhayv paavat baydaa
His Secrets are not known to the Vedas.

ਤਾ ਕੌ ਕਰਿ ਪਾਹਨ ਅਨੁਮਾਨਤ ॥

taa kau kar paahan anumaanat
One who sets up a stone idol as God,

ਮਹਾ ਮੂੜੁ ਕਛੁ ਭੇਦ ਨ ਜਾਨਤ ॥

mahaa moorhah kachh bhayd na jaanat
Is a total fool; he does not know the difference!

ਮਹਾਦੇਵ ਕੌ ਕਹਤ ਸਦਾ ਸਿਵ ॥

mahaadayv kau kahat sadaa shiv
He keeps on calling Shiva the Great God

ਨਿਰੰਕਾਰ ਕਾ ਚੀਨਤ ਨਹਿ ਭਿਵ ॥੧੬॥

nirankaar kaa cheenat nahi bhiv
But he does not know the Secrets of the Formless Lord God.

Awpu AwpnI buiD hY jyqI]

aap aapanee budh hai jaytee
According to their own understanding,

ਬਰਨਤ ਭਿੰਨ ਭਿੰਨ ਤੁਹਿ ਤੇਤੀ ॥

baranat bhinn bhinn tu-hi taytee
People describe God in their own ways.

ਤੁਮਰਾ ਲਖਾ ਨ ਜਾਇ ਪਸਾਰਾ ॥

tumaraa lakhaa na jaa-l pasaraa
Your extent and limits cannot be known.

ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੧੭॥

kih bidh sajaa pratham sansaaraa
How the universe was first created cannot be known.

ਏਕੈ ਰੂਪ ਅਨੂਪ ਸਰੂਪਾ ॥

aykai roop anoop sarooopa
He has One Form, of Unparalleled Beauty.

ਰੰਕ ਭਯੋ ਰਾਵ ਕਹੀ ਭੂਪਾ ॥

rank bhayo raav kahee bhoopaa
He appears as a beggar, or a king, at different places.

ਅੰਡਜ ਜੇਰਜ ਸੇਤਜ ਕੀਨੀ ॥

andaj jayraj saytaj keenee
He created life from eggs, from the womb, from sweat.

ਉਤਭੁਜ ਖਾਨਿ ਬਹੁਰ ਰਚਿ ਦੀਨੀ ॥੧੮॥

utaabhaj khaan bahur rach deenee
He created nature's abundant vegetation.

ਕਹੂੰ ਫੂਲ ਰਾਜਾ ਹੈ ਬੈਠਾ ॥

kahoo(n) fool raajaa havai baithaa
Sometimes, He sits joyfully as an Emperor.

ਕਹੂੰ ਸਿਮਟਿ ਭਿਯੋ ਸੰਕਰ ਇਕੈਠਾ ॥

kahoo(n) simat bhiyo sankar ikaithaa
Sometimes, He sits as a Yogi, detached from all.

ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥

sagaree srist dikhaa-i achanbhav
The entire creation unfolds as His Wondrous Miracle.

ਆਦਿ ਜੁਗਾਦਿ ਸਰੂਪ ਸੁਯੰਭਵ ॥੧੯॥

aad jugaad saroop suyanbhav
From the beginning, throughout the ages, He is Unchanging, Self-created.

ਅਬ ਰੱਛਾ ਮੇਰੀ ਤੁਮ ਕਰੋ ॥

ab rachhaa mayree tum karo
Now, O Lord, please give me Your Protection.

ਸਿੱਖ ਉਬਾਰਿ ਅਸਿੱਖ ਸੰਘਰੋ ॥

sikh ubaar asikh sangharo
Save my Silths, and destroy the non-believers.

ਦੁਸ਼ਟ ਜਿਤੇ ਉਠਵਤ ਉਤਪਾਤਾ ॥

dusht jitay uthavat utapaataa
Destroy our enemies who engage in evil and wickedness.

ਸਕਲ ਮਲੇਛ ਕਰੋ ਰਣ ਘਾਤਾ ॥੨੦॥

sakal malaychh karo ran ghaataa

Destroy all the filthy evil-doers on the field of battle.

ਜੇ ਅਸਿਧੁਜ ਤਵ ਸਰਨੀ ਪਰੇ ॥

jay asidhuj tav sarnee paray

O Wielder of the Sword, those who seek Your Sanctuary—

ਤਿਨ ਕੇ ਦੁਸ਼ਟ ਦੁਖਿਤ ਹੂੰ ਮਰੇ ॥

tin kay dusht dukhat havai maray

May their enemies meet a terrible death.

ਪੁਰਖ ਜਵਨ ਪਗ ਪਰੇ ਤਿਹਾਰੇ ॥

purakh javan pag paray tihaaray

Those who fall at Your Feet, O Lord,

ਤਿਨ ਕੇ ਤੁਮ ਸੰਕਟ ਸਭ ਟਾਰੇ ॥੨੧॥

tin kay tum sankat sabh taaray

Please release them from all suffering.

ਜੋ ਕਲਿ ਕੋ ਇਕ ਬਾਰ ਧਿਐ ਹੈ ॥

jo kal ko ik baar dhi-ai hai

Those who meditate on the Almighty Lord, even once—

ਤਾ ਕੇ ਕਾਲ ਨਿਕਟਿ ਨਹਿ ਐਹੈ ॥

taa kay kaal nikat nahi aihai

Death cannot even approach them.

ਰੱਛਾ ਹੋਇ ਤਾਹਿ ਸਭ ਕਾਲਾ ॥

rachha ho-I taahi sabh kaalaa

The Lord will totally protect them forever,

ਦੁਸ਼ਟ ਅਰਿਸਟ ਟਰੇਂ ਤਤਕਾਲਾ ॥੨੨॥

dusht arisht taray(n) tatakaalaa

And their troubles and enemies will be gone in an instant.

ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥

kirpaa drisht tan jaahi nihariho

When the Lord casts His Glance of Grace,

ਤਾ ਕੇ ਤਾਪ ਤਨਕ ਮੋ ਹਰਿਹੋ ॥

taa kay taap tanak mo hariho

They are instantly freed of all suffering.

ਰਿੱਧਿ ਸਿੱਧਿ ਘਰ ਮੋ ਸਭ ਹੋਈ ॥

ridh sidh ghar mo sabh jo-ee

All worldly and spiritual powers come to them in their own homes.

ਦੁਸ਼ਟ ਛਾਹ ਛੈ ਸਕੈ ਨ ਕੋਈ ॥੨੩॥

dusht chhah chhavai sakai na ko-ee

Their enemies shall not even be able to touch their shadows.

ਏਕ ਬਾਰ ਜਿਨ ਤੁਮੈ ਸੰਭਾਰਾ ॥

ayk baar jin tumai sanbhaaraa

Whoever remembers You, O Lord, even once,

ਕਾਲ ਫਾਸ ਤੇ ਤਾਹਿ ਉਬਾਰਾ ॥

kaal faas tay taahi ubaaraa

Shall be saved from the noose of Death.

ਜਿਨ ਨਰ ਨਾਮ ਤਿਹਾਰੋ ਕਹਾ ॥

jin nar naam tihaaro kahaa

That person who chants Your Name,

ਦਾਰਿਦ ਦੁਸਟ ਦੋਖ ਤੇ ਰਹਾ ॥੨੪॥

daarid dusht dokh tay rahaa

Shall be freed from poverty and the attacks of his enemies.

ਖੜਗ ਕੇਤ ਮੈ ਸਰਣਿ ਤਿਹਾਰੀ ॥

kharhag kayt mai saran tihaaree

O Wielder of the Sword, I seek Your Sanctuary.

ਆਪ ਹਾਥ ਦੈ ਲੇਹੁ ਉਬਾਰੀ ॥

aap haath dai layho ubaaree

Please, give me Your Hand, and save me.

ਸਰਬ ਠੌਰ ਮੋ ਹੋਹੁ ਸਹਾਈ ॥

sarab thaur mo hoho sahaa-ee

Please be my Helper and Support in all places.

ਦੁਸਟ ਦੋਖ ਤੇ ਲੇਹ ਬਚਾਈ ॥੨੫॥

dusht dokh tay layh bachaa-ee

Please protect me from the evil plots of my enemies.

ਕ੍ਰਿਪਾ ਕਰੀ ਹਮ ਪਰ ਜਗ ਮਾਤਾ ॥

kirpaa karee ham par jag maataa
The World-Mother blessed us with Her Grace;

ਗ੍ਰੰਥ ਕਰਾ ਪੂਰਨ ਸੁਭ ਰਾਤਾ ॥

granth karaa pooran subh raataa
The Grant'h Sahib was perfectly completed at just the right time.

ਕਿਲਬਿਖ ਸਕਲ ਦੇਹ ਕੋ ਹਰਤਾ ॥

kilabikh sakal dayh ko harataa
All sinful residues and evil deeds are erased and destroyed.

ਦੁਸਟ ਦੋਖਿਯਨ ਕੋ ਛੇ ਕਰਤਾ ॥੨੬॥

dasht dokhiyan ko chhay karataa
The wicked and the cruel are reduced to ashes.

ਸ੍ਰੀ ਅਸਿਧੁਜ ਜਬ ਭਏ ਦਇਆਲਾ ॥

sree asidhuj jab bha-ay da-i-aalaa
When the Great, All-Powerful Sword become Merciful,

ਪੂਰਨ ਕਰਾ ਗ੍ਰੰਥ ਤਤਕਾਲਾ ॥

pooran karaa granth tatakaalaa
The Grant'h Sahib was made perfectly complete.

ਮਨ ਬਾਂਛਤ ਫਲ ਪਾਵੈ ਸੋਈ ॥

man bachhat fal pavai so-ee
Reading this, the mind's desires are fulfilled;

ਦੂਖ ਨ ਤਿਸੈ ਬਿਆਪਤ ਕੋਈ ॥੨੭॥

dookh na tisai biaapat ko-ee
You shall not be afflicted with pain again.

AiV`l]

Arill:

ਸੁਨੈ ਗੁੰਗ ਜੋ ਯਾਹਿ ਸੁ ਰਸਨਾ ਪਾਵਈ ॥

sunai rang jo yahi so rasanaa paava-ee
Listen to this, like the mute who tastes the sweetness, but only smiles silently.

ਸੁਨੈ ਮੂੜ ਚਿਤ ਲਾਇ ਚਤੁਰਤਾ ਆਵਈ ॥

sunai moorh chit laa-i chaturataa aava-ee
Listening to this, even the fool becomes clever and wise.

ਦੂਖ ਦਰਦ ਭੋ ਨਿਕਟ ਨ ਤਿਨ ਨਰ ਕੇ ਰਹੈ ॥

dookh darad bhau nikat n tin nar kay rahai
Sorrow, pain and fear cannot even approach that person,

ਹੋ ਜੋ ਯਾਕੀ ਏਕ ਬਾਰ ਚੌਪਈ ਕੋ ਕਹੈ ॥੨੮॥

ho jo yaakee ayk baar chaupa-ee ko kahai
Who chants this Chaaopa-ee, even once.

ਚੌਪਈ ॥

chaupa-ee

ਸੰਬਤ ਸੱਤ੍ਰਹ ਸਹਸ ਭਣਿੱਜੈ ॥ ਅਰਧ ਸਹਸ ਫੁਨਿ ਤੀਨਿ ਕਹਿੱਜੈ ॥

sambat satrah sahas bhanijai. aradh sahas foon teen kahijai
It was Bikrami Samvat 1753;

ਭਾਦ੍ਰਵ ਸੁਦੀ ਅਸਟਮੀ ਰਵਿ ਵਾਰਾ ॥ ਤੀਰ ਸਤੁੱਦ੍ਰਵ ਗ੍ਰੰਥ ਸੁਧਾਰਾ ॥੨੯॥

bhaadrav sudee astmee rav vaaraa. teer sattudrav granth sudhaaraa
This book was competed on the banks of Sutlej on Sunday, the eighth Sudi of the month of Bhadon.

(Dasam Granth p.642)

svYXw

Savaiyaa.

ਪਾਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥

paae gehae jab thae thumarae thab thae kooa aa(n)kh tharay nehee aanayo ||
Since I have grasped hold of Your Lotus Feet, My eyes have not gazed upon any other.

ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥

raam reheem puraana kuraan anaek kehai(n) mat ayk n maanayo ||
Many call You 'Raam', and 'Reheem', and read the Puraanas and the Koran, But I do not follow the teachings of any one religion.

ਸਿਮ੍ਰਿਤਿ ਸਾਸਤ੍ਰ ਬੇਦ ਸਬੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥

simrit shaasatr bayd sabai baho bhayd kahai ham ayk na jaanayo ||
The Simritees~ the Shaastras and the Vedas All speak of many Mysteries of God, But I do not know any of them.

ਸ੍ਰੀ ਅਸਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥

sree asapaan kripaa thumaree kar mai n kehayo sabh thohi bakhaanayo ||
O Supreme Sword, please bless me with Your Mercy, It is not I who speak, but You who speaks through me.

dohrw]
Dohraa.

ਸਗਲ ਦੁਆਰ ਕਉ ਛਾਡਿ ਕੈ ਗਹਿਓ ਤੁਹਾਰੋ ਦੁਆਰ ॥

sagal duaar ka-o chhaad kai gahi-o tuhaaro du-aar
Having turned my back on all other doors, I have come to Your Door.

ਬਾਂਹਿ ਗਹੇ ਕੀ ਲਾਜ ਅਸ ਗੋਬਿੰਦ ਦਾਸ ਤੁਹਾਰ ॥

ba(n)hi gahay kee laaj as gobind daas tuhaar
Please help me, and protect my honor. Gobind Singh is Your slave.

(SGGS p.917)

rwmklI mhlw 3 Anḁdu
raamkalee mehlaa teeja anand
Raamkalee, Third Mehl, Anand ~ The Song Of Bliss:

<> siqgur pRswid]
ik-o^Nkaar satgur parsaad]

One Universal Creator God. By The Grace Of The True Guru:

ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥

anand bha-i-aa mayree maa-ay satguroo mai paa-i-aa.
I am in ecstasy, O my mother, for I have found my True Guru.

ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥

satgur ta paa-i-aa sahaj saytee man vajee-aa vaadhaa-ee-aa.
I have found the True Guru, with intuitive ease, and my mind vibrates with the music of bliss.

ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥

raag ratan parvaar paree-aa shabad gaavan aa-ee-aa.
The jewelled melodies and their related celestial harmonies have come to sing the Word of the Shabad.

ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥

shabdo ta gaavaho haree kayraa man jinee vasaa-i-aa.
The Lord dwells within the minds of those who sing the Shabad.

ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

kahai naanak anand ho-aa satguroo mai paa-i-aa. ||1||
Says Nanak, I am in ecstasy, for I have found my True Guru. ||1||

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥

ay man mayri-aa too sadaa raho har naalay.
O my mind, remain always with the Lord.

ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥

har naal raho too man mayray dookh sabh visaaranaa.
Remain always with the Lord, O my mind, and all sufferings will be forgotten.

ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥

angeekaar oh karay tayraa kaaraj sabh savaarna.
He will accept You as His own, and all your affairs will be perfectly arranged.

ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥

sabhnaa galaa samrath su-aamee so ki-o manaho visaaray.
Our Lord and Master is all-powerful to do all things, so why forget Him from your mind?

ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

kahai naanak man mayray sadaa raho har naalay. ||2||
Says Nanak, O my mind, remain always with the Lord. ||2||

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥

saachay saahibaa ki-aa naahee ghar tayrai.
O my True Lord and Master, what is there which is not in Your celestial home?

ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥

ghar ta tayrai sabh kichh hai jis dayhi so paava-ay.
Everything is in Your home; they receive, unto whom You give.

ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥

sadaa sifati salaah tayree naam man vasaava-ay.
Constantly singing Your Praises and Glories, Your Name is enshrined in the mind.

ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥

naam jin kai man vasi-aa vaajay shabad ghanayray.

The divine melody of the Shabad vibrates for those, within whose minds the Naam abides.

ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

kahai naanak sachay saahib ki-aa naahee ghar tayrai. ||3||

Says Nanak, O my True Lord and Master, what is there which is not in Your home? ||3||

ਸਾਚਾ ਨਾਮੁ ਮੇਰਾ ਆਧਾਰੋ ॥

saachaa naam mayraa aadhaaro.

The True Name is my only support.

ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥

saach naam adhaar mayraa jin bhukhaa sabh gavaa-ee-aa.

The True Name is my only support; it satisfies all hunger.

ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥

kar saa(n)t sukh man aa-ay vasi-aa jin ichhaa sabh pujaa-ee-aa.

It has brought peace and tranquility to my mind; it has fulfilled all my desires.

ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥

sadaa kurbaan keetaa guroo vitaho jis dee-aa ayhi vadi-aa-ee-aa.

I am forever a sacrifice to the Guru, who possesses such glorious greatness.

ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥

kahai naanak sunho santaho shabad dharaho pi-aaro.

Says Nanak, listen, O Saints; enshrine love for the Shabad.

ਸਾਚਾ ਨਾਮੁ ਮੇਰਾ ਆਧਾਰੋ ॥੪॥

saachaa naam mayraa aadhaaro. ||4||

The True Name is my only support. ||4||

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥

vaajay panch shabad tit ghar sabhaagai.

The Panch Shabad, the five primal sounds, vibrate in that blessed house.

ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥

ghar sabhaagai shabad vaajay kalaa jit ghar dhaaree-aa.

In that blessed house, the Shabad vibrates; He infuses His almighty power into it.

ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥

panch doot tudh vas keetay kaal kankak maari-aa.

Through You, we subdue the five demons of desire, and slay Death, the torturer.

ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥

dhur karam paa-i-aa tudh jin ka-o si naam har kai laagay.

Those who have such pre-ordained destiny are attached to the Lord's Name.

ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

khai naanak tah sukh ho-aa tit ghar anahad vaajay. ||5||

Says Nanak, they are at peace, and the unstruck sound current vibrates within their homes. ||5||

(SGGS p.1429)

ਮੁੰਦਾਵਣੀ ਮਹਲਾ ੫ ॥

mundaavaneeh mehlāa panjavāa(n)]

Mundaavaneeh, Fifth Mehl:

ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥

thaal vich tinn vasatoo pa-ee-o sat santokh veechaaro.

Upon this Plate, three things have been placed: Truth, Contentment and Contemplation.

ਅੰਮ੍ਰਿਤੁ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥

amrit naam thaakur kaa pa-i-o jis kaa sabhas adhaaro.

The Ambrosial Nectar of the Naam, the Name of our Lord and Master, has been placed upon it as well; it is the Support of all.

ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥

jay ko khaavai jay ko bhunchai tis kaa ho-ay udhaaro.

One who eats it and enjoys it shall be saved.

ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥

ayh vasat tajeer nah jaa-ee nit nit rakh ur dhaaro.

This thing can never be forsaken; keep this always and forever in your mind.

ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥

tam sansaar charan lag taree-ai sabh naanak brahm pasaaro. ||1||

The dark world-ocean is crossed over, by grasping the Feet of the Lord; O Nanak, it is all the extension of God. ||1||

ਸਲੋਕੁ ਮਹਲਾ ੫ ॥

salok mehlāa panjavāa(n)]

Shalok, Fifth Mehl:

ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥

tayraa keetaa jaato naahee maino jog keeto-ee.

I have not appreciated what You have done for me, Lord; only You can make me worthy.

ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥

mai nirguni-aaray ko gun naahee aapay taras pa-i-o-ee.

I am unworthy - I have no worth or virtues at all. You have taken pity on me.

ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥

taras pa-i-aa miharaamat ho-ee satgur sajan mili-aa.

You took pity on me, and blessed me with Your Mercy, and I have met the True Guru, my Friend.

ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥

naanak naam milai taa(n) jeevaa(n) tan man theevai hari-aa. ||1||

O Nanak, if I am blessed with the Naam, I live, and my body and mind blossom forth. ||1||

(Ramkali, Fourth Mehla, SGGS p.962)

ਪਉੜੀ ॥

Pauree:

ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥

tithai too samrath jithai ko-i naahi.

Where You are, Almighty Lord, there is no one else.

ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥

othai tayree rakh agnee udar maahi.

There, in the fire of the mother's womb, You protected us.

ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥

sun kai jam kay doot naa-ay tayrai chhad jaahi.

Hearing Your Name, the Messenger of Death runs away.

ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥

bha-ojal bikham asgaaho gur shabdee paar paahi.

The terrifying, treacherous, impassible world-ocean is crossed over, through the Word of the Guru's Shabad.

ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥

jिन ka-o lagee pi-aas amrit say-i khaahi.

Those who feel thirst for You, take in Your Ambrosial Nectar.

ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥

kal mahi ayho punn gun govind gaahi.

This is the only act of goodness in this Dark Age of Kali Yuga, to sing the Glorious Praises of the Lord of the Universe.

ਸਭਸੈ ਨੋ ਕਿਰਪਾਲੁ ਸਮਾਲੇ ਸਾਹਿ ਸਾਹਿ ॥

sabhsai no kirpaal samahaalay saahi saahi.

He is Merciful to all; He sustains us with each and every breath.

ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥

birthaa ko-i na jaa-i ji aavai tudh aahi. ||9||

Those who come to You with love and faith are never turned away empty-handed. ||9||

(Gujri, Fifth Mehla, SGGS p.517)

ਸਲੋਕੁ ਮਃ ਪ ॥

salok mehlaa panjavaa(n)]

Shalok, Fifth Mehl:

ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥

antar gur aaraadhnaa jihavaa jap gur naa-o.

Deep within yourself, worship the Guru in adoration, and with your tongue, chant the Guru's Name.

ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥

naytree satgur paykhnaa sarvaneer sunanaa gur naa-o.

Let your eyes behold the True Guru, and let your ears hear the Guru's Name.

ਸਤਿਗੁਰੁ ਸੇਤੀ ਰਤਿਆ ਦਰਗਹ ਪਾਈਐ ਠਾਉ ॥

satgur saytee rati-aa dargah paa-ee-ai thaa-o.

Attuned to the True Guru, you shall receive a place of honor in the Court of the Lord.

ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥

kaho naanak kirpaa karay jis no ayh vath day-i.

Says Nanak, this treasure is bestowed on those who are blessed with His Mercy.

ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥

jag mahi utam kaadhee-ahi viralay kay-ee kay-i. ||1||

In the midst of the world, they are known as the most pious - they are rare indeed. ||1||

ਮਃ ੫ ॥

mehlaa panjavaa(n)]

Fifth Mehl:

ਰਖੇ ਰਖਣਹਾਰਿ ਆਪਿ ਉਬਾਰਿਅਨੁ ॥

rakhay rakhanhaar aap ubaari-an.

O Savior Lord, save us and take us across.

ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥

gur kee pairee paa-ay kaaj savaari-an.

Falling at the feet of the Guru, our works are embellished with perfection.

ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥

ho-aa aap da-i-aal manho na visaari-an.

You have become kind, merciful and compassionate; we do not forget You from our minds.

ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥

saadh janaa kai sang bhavjal taari-an.

In the Saadh Sangat, the Company of the Holy, we are carried across the terrifying world-ocean.

ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥

saakat nindak dusht khin maahi bidaari-an.

In an instant, You have destroyed the faithless cynics and slanderous enemies.

ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥

tis saahib kee tayk naanak manai maahi.

That Lord and Master is my Anchor and Support; O Nanak, hold firm in your mind.

ਜਿਸੁ ਸਿਮਰਤ ਸੁਖੁ ਹੋਇ ਸਗਲੇ ਦੁਖ ਜਾਹਿ ॥੨॥

jis simrat sukh ho-ay saglay dookh jaahi. ||2||

Remembering Him in meditation, happiness comes, and all sorrows and pains simply vanish. ||2||

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹ ॥

Waheguru Ji Ka Khalsa, Waheguru Ji Ki Fateh

The Khalsa Belongs To God, Victory To God